



Punjab Government Gazette

Published by Authority

No. 4]

CHANDIGARH, FRIDAY, JANUARY 24, 2025 (MAGHA 4, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਮਾਲ ਤੇ ਪੁਨਰਵਾਸ ਵਿਭਾਗ

ਵਿੱਤੀ ਕਮਿਸ਼ਨਰਜ਼ ਸਕੱਤਰੇਤ

(ਪ੍ਰਸ਼ਾਸਨ -1 ਸ਼ਾਖਾ)

ਅਧਿਸੂਚਨਾ

ਮਿਤੀ 16 ਫਰਵਰੀ, 2024

ਨੰ:14-ਪ(49)89-1.ਪ੍ਰ.1/1981.- ਸ਼੍ਰੀਮਤੀ ਪ੍ਰਮਿੰਦਰ ਕੌਰ, ਅਧੀਨ ਸਕੱਤਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੇ ਆਪਣੀ ਪ੍ਰਤੀਬੇਨਤੀ ਮਿਤੀ 20.11.2023 ਰਾਹੀਂ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਬੇਟੀ ਸੁਖਮਨ ਕੌਰ ਰੰਗੀ ਮੈਡੀਕਲ ਦੀ ਪੜ੍ਹਾਈ ਸਬੰਧੀ ਆਸਟ੍ਰੇਲੀਆ ਜਾ ਰਹੀ ਹੈ ਅਤੇ ਉਸ ਦੀਆਂ ਕਲਾਸਾਂ 20 ਫਰਵਰੀ 2024 ਤੋਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਦਾ ਆਪਣੀ ਬੇਟੀ ਨਾਲ ਆਸਟ੍ਰੇਲੀਆ ਜਾਣਾ ਜ਼ਰੂਰੀ ਹੈ। ਜਿਸ ਕਾਰਣ ਉਹ ਮਿਤੀ 17.02.2024 ਨੂੰ ਸਵੈ-ਇੱਛੁਤ ਰਿਟਾਇਰਮੈਂਟ ਲੈਣਾ ਚਾਹੁੰਦੀ ਹਾਂ। ਉਨ੍ਹਾਂ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਆਸਟ੍ਰੇਲੀਆ ਜਾਣ ਲਈ ਲੋੜੀਂਦਾ ਵੀਜ਼ਾ ਪ੍ਰਾਪਤ ਕੀਤਾ ਹੋਇਆ ਹੈ। ਇਸ ਲਈ ਉਨ੍ਹਾਂ ਨੇ ਸਵੈ-ਇੱਛੁਤ ਰਿਟਾਇਰਮੈਂਟ ਲੈਣ ਲਈ ਮਿਤੀ 20.11.2023 ਨੂੰ ਤਿੰਨ ਮਹੀਨੇ ਦਾ ਨੋਟਿਸ ਦਿੱਤਾ ਸੀ।

2. ਸ਼੍ਰੀਮਤੀ ਪ੍ਰਮਿੰਦਰ ਕੌਰ, ਅਧੀਨ ਸਕੱਤਰ ਨੇ ਇਸ ਸਕੱਤਰੇਤ ਵਿੱਚ ਮਿਤੀ 26.06.1989 (ਬ.ਦੁ.) ਨੂੰ ਬਤੌਰ ਕਲਰਕ ਸੇਵਾ ਜੁਆਇੰਨ ਕੀਤੀ ਸੀ। ਪੰਜਾਬ ਸਿਵਲ ਸੇਵਾਵਾਂ (ਪ੍ਰੀਮੈਚਿਓਰ ਰਿਟਾਇਰਮੈਂਟ) ਨਿਯਮਾਂਵਲੀ, 1975 ਦੇ ਨਿਯਮ 3 ਦੇ ਸਬ ਨਿਯਮ 3 (ਏ) ਅਨੁਸਾਰ ਕੋਈ ਵੀ ਕਰਮਚਾਰੀ ਜਿਸ ਦੀ ਸੇਵਾ 20 ਸਾਲ ਦੀ ਪੂਰੀ ਹੋ ਗਈ ਹੋਵੇ ਉਹ ਤਿੰਨ ਮਹੀਨੇ ਦਾ ਨੋਟਿਸ ਦੇ ਕੇ ਸਵੈ-ਇੱਛੁਤ ਸੇਵਾ ਨਿਵਿਰਤੀ ਲੈ ਸਕਦਾ ਹੈ। ਇਸ ਅਧਿਕਾਰੀ ਦੀ ਸਰਕਾਰੀ ਸੇਵਾ 20 ਸਾਲਾਂ ਤੋਂ ਵੱਧ ਹੋ ਚੁੱਕੀ ਹੈ ਅਤੇ ਉਹ ਸਵੈ-ਇੱਛੁਤ ਸੇਵਾ ਨਿਵਿਰਤੀ ਦੀਆਂ ਸ਼ਰਤਾਂ ਪੂਰੀਆਂ ਕਰਦੀ ਹੈ।

3. ਸ਼੍ਰੀਮਤੀ ਪ੍ਰਮਿੰਦਰ ਕੌਰ, ਅਧੀਨ ਸਕੱਤਰ ਵਿਰੁੱਧ ਚੌਕਸੀ/ਅਦਾਲਤੀ/ਵਿਭਾਗੀ ਪੜਤਾਲ ਅਤੇ ਸ਼ਿਕਾਇਤ ਆਦਿ ਦਾ ਕੋਈ ਕੇਸ ਲੰਬਿਤ ਨਹੀਂ ਅਤੇ ਨਾ ਹੀ ਇਸ ਅਧਿਕਾਰੀ ਵਿਰੁੱਧ ਕੋਈ ਦੇਣਦਾਰੀ ਬਕਾਇਆ ਹੈ। ਇਸ ਲਈ ਸ਼੍ਰੀਮਤੀ ਪ੍ਰਮਿੰਦਰ ਕੌਰ, ਅਧੀਨ ਸਕੱਤਰ ਨੂੰ ਪੰਜਾਬ ਸਿਵਲ ਸੇਵਾਵਾਂ (ਪ੍ਰੀਮੈਚਿਓਰ ਰਿਟਾਇਰਮੈਂਟ) ਨਿਯਮਾਂਵਲੀ, 1975 ਦੇ ਨਿਯਮ 3 ਦੇ ਸਬ

ਨਿਯਮ 3(ਏ) ਅਨੁਸਾਰ ਉਨ੍ਹਾਂ ਵੱਲੋਂ ਮਿਤੀ 20.11.2023 ਨੂੰ ਦਿੱਤੇ ਤਿੰਨ ਮਹੀਨੇ ਦੇ ਨੋਟਿਸ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ ਮਿਤੀ 17.02.2024 (ਬਾਅਦ ਦੁਪਹਿਰ) ਤੋਂ ਸਵੈ-ਇੱਛੁਤ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

ਕੇ.ਏ.ਪੀ.ਸਿਨਹਾ

ਵਿਸ਼ੇਸ਼ ਮੁੱਖ ਸਕੱਤਰ-ਕਮ-

ਵਿੱਤੀ ਕਮਿਸ਼ਨਰ ਮਾਲ, ਪੰਜਾਬ।